

 Print Page

Sri Guru Granth Sahib

Displaying 1172 of

ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥

Jin Ko Thakhath Milai Vaddiaaee Guramukh Sae Paradhhaan Keeeeae ||

Those who are blessed with the glory of the Lord's Throne - those Gurmukhs are renowned as supreme.

ਬਸੰਤੁ (ਮਃ ੧) (੧੨) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧

Raag Basant Hindol Guru Nanak Dev

ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥

Paaras Bhaett Bheae Sae Paaras Naanak Har Gur Sang Thheeeae ||4||4||12||

Touching the philosopher's stone, they themselves becomes the philosopher's stone; they become the companions of the Lord, the Guru. ||4||4||12||

ਬਸੰਤੁ (ਮਃ ੧) (੧੨) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧

Raag Basant Hindol Guru Nanak Dev

ਬਸੰਤੁ ਮਹਲਾ ੩ ਘਰੁ ੧ ਦੁਤੁਕੇ

Basanth Mehalaa 3 Ghar 1 Dhuthukae

Basant, Third Mehl, First House, Du-Tukas:

ਬਸੰਤੁ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੧੧੭੨

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਬਸੰਤੁ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੧੧੭੨

ਮਾਹਾ ਰੁਤੀ ਮਹਿ ਸਦ ਬਸੰਤੁ ॥

Maahaa Ruthee Mehi Sadh Basanth ||

Throughout the months and the seasons, the Lord is always in bloom.

ਬਸੰਤੁ (ਮਃ ੩) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੮

Raag Basant Guru Amar Das

ਜਿਤੁ ਹਰਿਆ ਸਭੁ ਜੀਅ ਜੰਤੁ ॥

Jith Hariaa Sabh Jee Janth ||

He rejuvenates all beings and creatures.

ਬਸੰਤੁ (ਮਃ ੩) (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੮

Raag Basant Guru Amar Das

ਕਿਆ ਹਉ ਆਖਾ ਕਿਰਮ ਜੰਤੁ ॥

Kiaa Ho Aakhaa Kiram Janth ||

What can I say? I am just a worm.

ਬਸੰਤੁ (ਮਃ ੩) (੧) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੪

Raag Basant Guru Amar Das

ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥੧॥

Thaeraa Kinai N Paaeiaa Aadh Anth ||1||

No one has found Your beginning or Your end, O Lord. ||1||

ਬਸੰਤੁ (ਮਃ ੩) (੧) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੪

Raag Basant Guru Amar Das

ਤੈ ਸਾਹਿਬ ਕੀ ਕਰਹਿ ਸੇਵ ॥

Thai Saahib Kee Karehi Saev ||

Those who serve You, Lord,

ਬਸੰਤੁ (ਮਃ ੩) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੫

Raag Basant Guru Amar Das

ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥

Param Sukh Paavehi Aatham Dhaev ||1|| Rehaao ||

Obtain the greatest peace; their souls are so divine. ||1||Pause||

ਬਸੰਤੁ (ਮਃ ੩) (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੫

Raag Basant Guru Amar Das

ਕਰਮੁ ਹੋਵੈ ਤਾਂ ਸੇਵਾ ਕਰੈ ॥

Karam Hovai Thaan Saevaa Karai ||

If the Lord is merciful, then the mortal is allowed to serve Him.

ਬਸੰਤੁ (ਮਃ ੩) (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੬

Raag Basant Guru Amar Das

ਗੁਰ ਪਰਸਾਦੀ ਜੀਵਤ ਮਰੈ ॥

Gur Parasaadhee Jeevath Marai ||

By Guru's Grace, he remains dead while yet alive.

ਬਸੰਤੁ (ਮਃ ੩) (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੬

Raag Basant Guru Amar Das

ਅਨਦਿਨੁ ਸਾਚੁ ਨਾਮੁ ਉਚਰੈ ॥

Anadhin Saach Naam Oucharai ||

Night and day, he chants the True Name;

ਬਸੰਤੁ (ਮਃ ੩) (੧) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੬

Raag Basant Guru Amar Das

ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥

Ein Bidhh Praanee Dhuthar Tharai ||2||

In this way, he crosses over the treacherous world-ocean. ||2||

ਬਸੰਤੁ (ਮਃ ੩) (੧) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੬

Raag Basant Guru Amar Das

ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥

Bikh Anmrith Karathaar Oupaaeae ||

The Creator created both poison and nectar.

ਬਸੰਤੁ (ਮਃ ੩) (੧) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੭

Raag Basant Guru Amar Das

ਸੰਸਾਰ ਬਿਰਖ ਕਉ ਦੁਇ ਫਲ ਲਾਏ ॥

Sansaar Birakh Ko Dhue Fal Laaeae ||

He attached these two fruits to the world-plant.

ਬਸੰਤੁ (ਮਃ ੩) (੧) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੭

Raag Basant Guru Amar Das

ਆਪੇ ਕਰਤਾ ਕਰੇ ਕਰਾਏ ॥

Aapae Karathaa Karae Karaaeae ||

The Creator Himself is the Doer, the Cause of all.

ਬਸੰਤੁ (ਮਃ ੩) (੧) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੭

Raag Basant Guru Amar Das

ਜੋ ਤਿਸੁ ਭਾਵੈ ਤਿਸੈ ਖਵਾਏ ॥੩॥

Jo This Bhaavai Thisai Khavaaeae ||3||

He feeds all as He pleases. ||3||

ਬਸੰਤੁ (ਮਃ ੩) (੧) ੩:੪ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੮

Raag Basant Guru Amar Das

ਨਾਨਕ ਜਿਸ ਨੋ ਨਦਰਿ ਕਰੇਇ ॥

Naanak Jis No Nadhar Karaee ||

O Nanak, when He casts His Glance of Grace,

ਬਸੰਤੁ (ਮਃ ੩) (੧) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੮

Raag Basant Guru Amar Das

ਅੰਮ੍ਰਿਤ ਨਾਮੁ ਆਪੇ ਦੇਇ ॥

Anmrith Naam Aapae Dhaee ||

He Himself bestows His Ambrosial Naam.

ਬਸੰਤੁ (ਮਃ ੩) (੧) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੮

Raag Basant Guru Amar Das

ਬਿਖਿਆ ਕੀ ਬਾਸਨਾ ਮਨਹਿ ਕਰੇਇ ॥

Bikhiaa Kee Baasanaa Manehi Karaee ||

Thus, the desire for sin and corruption is ended.

ਬਸੰਤੁ (ਮਃ ੩) (੧) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੯

Raag Basant Guru Amar Das

ਅਪਣਾ ਭਾਣਾ ਆਪਿ ਕਰੇਇ ॥੪॥੧॥

Apanaa Bhaanaa Aap Karaee ||4||1||

The Lord Himself carries out His Own Will. ||4||1||

ਬਸੰਤੁ (ਮਃ ੩) (੧) ੮:੪ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੯

Raag Basant Guru Amar Das

ਬਸੰਤੁ ਮਹਲਾ ੩ ॥

Basanth Mehalaa 3 ||

Basant, Third Mehl:

ਬਸੰਤੁ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੧੧੭੨

ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥

Raathae Saach Har Naam Nihaalaa ||

Those who are attuned to the True Lord's Name are happy and exalted.

ਬਸੰਤੁ (ਮਃ ੩) (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੯

Raag Basant Guru Amar Das

ਦਇਆ ਕਰਹੁ ਪ੍ਰਭ ਦੀਨ ਦਇਆਲਾ ॥

Dhaeiaa Karahu Prabh Dheen Dhaeiaalaa ||

Take pity on me, O God, Merciful to the meek.

ਬਸੰਤੁ (ਮਃ ੩) (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੦

Raag Basant Guru Amar Das

ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥

This Bin Avar Nehee Mai Koe ||

Without Him, I have no other at all.

ਬਸੰਤੁ (ਮਃ ੩) (੨) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੦

Raag Basant Guru Amar Das

ਜਿਉ ਭਾਵੈ ਤਿਉ ਰਾਖੈ ਸੋਇ ॥੧॥

Jio Bhaavai Thio Raakhai Soe ||1||

As it pleases His Will, He keeps me. ||1||

ਬਸੰਤੁ (ਮਃ ੩) (੨) ੧:੪ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੦

Raag Basant Guru Amar Das

ਗੁਰ ਗੋਪਾਲ ਮੇਰੈ ਮਨਿ ਭਾਏ ॥

Gur Gopaal Maerai Man Bhaaeae ||

The Guru, the Lord, is pleasing to my mind.

ਬਸੰਤੁ (ਮਃ ੩) (੨) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੧

Raag Basant Guru Amar Das

ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ ॥

Rehi N Sako Dharasan Dhaekhae Bin Sehaj Milo Gur Mael Milaaeae ||1|| Rehaao ||

I cannot even survive, without the Blessed Vision of His Darshan. But I shall easily unite with the Guru, if He unites me in His Union. ||1||Pause||

ਬਸੰਤੁ (ਮਃ ੩) (੨) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੧

Raag Basant Guru Amar Das

ਇਹੁ ਮਨੁ ਲੋਭੀ ਲੋਭਿ ਲੁਭਾਨਾ ॥

Eihu Man Lobhee Lobh Lubhaanaa ||

The greedy mind is enticed by greed.

ਬਸੰਤੁ (ਮਃ ੩) (੨) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੨

Raag Basant Guru Amar Das

ਰਾਮ ਬਿਸਾਰਿ ਬਹੁਰਿ ਪਛੁਤਾਨਾ ॥

Raam Bisaar Bahur Pashhuthaanaa ||

Forgetting the Lord, it regrets and repents in the end.

ਬਸੰਤੁ (ਮਃ ੩) (੨) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੨

Raag Basant Guru Amar Das

ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥

Bishhurath Milaae Gur Saev Raangae ||

The separated ones are reunited, when they are inspired to serve the Guru.

ਬਸੰਤੁ (ਮਃ ੩) (੨) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੨

Raag Basant Guru Amar Das

ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥

Har Naam Dheeou Masathak Vaddabhaagae ||2||

They are blessed with the Lord's Name - such is the destiny written on their foreheads. ||2||

ਬਸੰਤੁ (ਮਃ ੩) (੨) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੩

Raag Basant Guru Amar Das

ਪਉਣ ਪਾਣੀ ਕੀ ਇਹ ਦੇਹ ਸਰੀਰਾ ॥

Poun Paanee Kee Eih Dhaeh Sareeraa ||

This body is built of air and water.

ਬਸੰਤੁ (ਮਃ ੩) (੨) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੩

Raag Basant Guru Amar Das

ਹਉਮੈ ਰੋਗੁ ਕਠਿਨ ਤਨਿ ਪੀਰਾ ॥

Houmai Rog Kathin Than Peeraa ||

The body is afflicted with the terribly painful illness of egotism.

ਬਸੰਤੁ (ਮਃ ੩) (੨) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੪

Raag Basant Guru Amar Das

ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥

Guramukh Raam Naam Dhaaroo Gun Gaaeiaa ||

The Gurmukh has the Medicine: singing the Glorious Praises of the Lord's Name.

ਬਸੰਤੁ (ਮਃ ੩) (੨) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੪

Raag Basant Guru Amar Das

ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥

Kar Kirapaa Gur Rog Gavaaeiaa ||3||

Granting His Grace, the Guru has cured the illness. ||3||

ਬਸੰਤੁ (ਮਃ ੩) (੨) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੪

Raag Basant Guru Amar Das

ਚਾਰਿ ਨਦੀਆ ਅਗਨੀ ਤਨਿ ਚਾਰੇ ॥

Chaar Nadheetaa Aganee Than Chaarae ||

The four evils are the four rivers of fire flowing through the body.

ਬਸੰਤੁ (ਮਃ ੩) (੨) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੫

Raag Basant Guru Amar Das

ਤ੍ਰਿਸਨਾ ਜਲਤ ਜਲੇ ਅਹੰਕਾਰੇ ॥

Thrisanaa Jalath Jalae Ahankaarae ||

It is burning in desire, and burning in egotism.

ਬਸੰਤੁ (ਮਃ ੩) (੨) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੫

Raag Basant Guru Amar Das

ਗੁਰਿ ਰਾਖੇ ਵਡਭਾਗੀ ਤਾਰੇ ॥

Gur Raakhae Vaddabhaagee Thaaarae ||

Those whom the Guru protects and saves are very fortunate.

ਬਸੰਤੁ (ਮਃ ੩) (੨) ੮:੩ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੫

Raag Basant Guru Amar Das

ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥

Jan Naanak Our Har Anmrith Dhhaarae ||4||2||

Servant Nanak enshrines the Ambrosial Name of the Lord in his heart. ||4||2||

ਬਸੰਤੁ (ਮਃ ੩) (੨) ੮:੪ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੬

Raag Basant Guru Amar Das

ਬਸੰਤੁ ਮਹਲਾ ੩ ॥

Basant Mehala 3 ||

Basant, Third Mehl:

ਬਸੰਤੁ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੧੧੭੨

ਹਰਿ ਸੇਵੇ ਸੋ ਹਰਿ ਕਾ ਲੋਗੁ ॥

Har Saevae So Har Kaa Log ||

One who serves the Lord is the Lord's person.

ਬਸੰਤੁ (ਮਃ ੩) (੩) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੬

Raag Basant Guru Amar Das

ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥

Saach Sehaj Kadhae N Hovai Sog ||

He dwells in intuitive peace, and never suffers in sorrow.

ਬਸੰਤੁ (ਮਃ ੩) (੩) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੬

Raag Basant Guru Amar Das

ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥

Manamukh Mueae Naahee Har Man Maahi ||

The self-willed manmukhs are dead; the Lord is not within their minds.

ਬਸੰਤੁ (ਮਃ ੩) (੩) ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੭

Raag Basant Guru Amar Das

ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥

Mar Mar Janmehi Bhee Mar Jaahi ||1||

They die and die again and again, and are reincarnated, only to die once more. ||1||

ਬਸੰਤੁ (ਮਃ ੩) (੩) ੧:੪ - ਗੁਰੂ ਗ੍ਰੰਥ ਸਾਹਿਬ : ਅੰਗ ੧੧੭੨ ਪੰ. ੧੭

Raag Basant Guru Amar Das

ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥

Sae Jan Jeevae Jin Har Man Maahi ||

They alone are alive, whose minds are filled with the Lord.

ਬਸੰਤੁ (ਮਃ ੩) (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੮

Raag Basant Guru Amar Das

ਸਾਚੁ ਸਮ੍ਹਾਲਹਿ ਸਾਚਿ ਸਮਾਹਿ ॥੧॥ ਰਹਾਉ ॥

Saach Samhaalehi Saach Samaahi ||1|| Rehaao ||

They contemplate the True Lord, and are absorbed in the True Lord. ||1||Pause||

ਬਸੰਤੁ (ਮਃ ੩) (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੮

Raag Basant Guru Amar Das

ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥

Har N Saevehi Thae Har Thae Dhoor ||

Those who do not serve the Lord are far away from the Lord.

ਬਸੰਤੁ (ਮਃ ੩) (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੮

Raag Basant Guru Amar Das

ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥

Dhisanthar Bhavehi Sir Paavehi Dhhoor ||

They wander in foreign lands, with dust thrown on their heads.

ਬਸੰਤੁ (ਮਃ ੩) (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੮

Raag Basant Guru Amar Das

ਹਰਿ ਆਪੇ ਜਨ ਲੀਏ ਲਾਇ ॥

Har Aapae Jan Leeeae Laae ||

The Lord Himself enjoins His humble servants to serve Him.

ਬਸੰਤੁ (ਮਃ ੩) (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੮

Raag Basant Guru Amar Das

ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥੨॥

Thin Sadhaa Sukh Hai Thil N Thamaae ||2||

They live in peace forever, and have no greed at all. ||2||

ਬਸੰਤੁ (ਮਃ ੩) (੩) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੧੧੭੨ ਪੰ. ੧੮

Raag Basant Guru Amar Das